

ਪ੍ਰਭਾਤੀ ਮਹਲਾ ੧ ॥

Prabhaatee, First Mehl:

ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥

Some are forgiven by the Primal Lord God; the Perfect Guru makes the true making.

ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥

Those who are attuned to the Love of the Lord are imbued with Truth forever; their pains are dispelled, and they obtain honor. ||1||

ਝੂਠੀ ਦੁਰਮਤਿ ਕੀ ਚਤੁਰਾਈ ॥

False are the clever tricks of the evil-minded.

ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥

They shall disappear in no time at all. ||1||Pause||

ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥

Pain and suffering afflict the self-willed manmukh. The pains of the self-willed manmukh shall never depart.

ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥

The Gurmukh recognizes the Giver of pleasure and pain. He merges in His Sanctuary. ||2||

ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥

The self-willed manmukhs do not know loving devotional worship; they are insane, rotting away in their egotism.

ਇਹੁ ਮਨੁਆ ਖਿਨੁ ਉਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥

This mind flies in an instant from the heavens to the underworld, as long as it does not know the Word of the Shabad. ||3||

ਭੁਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥

The world has become hungry and thirsty; without the True Guru, it is not satisfied.

ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥

Merging intuitively in the Celestial Lord, peace is obtained, and one goes to the Lord's Court wearing robes of honor. ||4||

ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥

The Lord in His Court is Himself the Knower and Seer; the Word of the Guru's Bani is Immaculate.

ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੁਝੈ ਪਦੁ ਨਿਰਬਾਣੀ ॥੫॥

He Himself is the Awareness of Truth; He Himself understands the state of nirvaanaa. ||5||

ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥

He made the waves of water, the fire and the air, and then joined the three together to form the world.

ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥

He blessed these elements with such power, that they remain subject to His Command. ||6||

ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥

How rare are those humble beings in this world, whom the Lord tests and places in His Treasury.

ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥

They rise above social status and color, and rid themselves of possessiveness and greed. ||7||

ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥

Attuned to the Naam, the Name of the Lord, they are like immaculate sacred shrines; they are rid of the pain and pollution of egotism.

ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥

Nanak washes the feet of those who, as Gurmukh, love the True Lord. ||8||7||